



ਸ਼ਾਂਤੀ

ਸ਼ਾਂਤੀ ਦੇ ਮੈਚ

“ਆਤਮਾ ਦੇ ਫਲ ਦੁਆਰਾ ਚੈਮਪੀਅਨ ਬਣਨਾ” ਵਿੱਚ ਤੁਹਾਡਾ ਸਵਾਗਤ ਹੈ! ਤੁਹਾਡਾ ਮਕਸਦ ਆਪਣੇ ਵਿਦਿਆਰਥੀਆਂ ਨੂੰ ਚੈਮਪੀਅਨ ਬਣਾਉਣ ਵਿੱਚ ਮਦਦ ਕਰਨਾ ਹੈ। ਅਜਿਹਾ ਕਰਨ ਲਈ, ਉਹਨਾਂ ਨੂੰ “ਆਤਮਾ ਦੇ ਫਲ ਦੁਆਰਾ ਚੈਮਪੀਅਨ ਬਣਨਾ” ਨੂੰ ਆਪਣੇ ਰੋਜ਼ਾਨਾ ਦੇ ਜੀਵਨ ਵਿੱਚ ਵਰਤਨ ਦੀ ਲੋੜ ਹੁੰਦੀ ਹੈ। ਜ਼ਿਆਦਾਤਰ ਸਕੂਲਾਂ ਵਿੱਚ ਐਤਵਾਰ ਦੇ ਪ੍ਰੋਗਰਾਮ ਚਰਚ ਵਿੱਚ ਹੁੰਦੇ ਹਨ, ਅਤੇ ਹਫ਼ਤੇ ਦੌਰਾਨ ਹੋਮ ਵਰਕ ਦੇਣ ਦੀ ਲੋੜ ਨਹੀਂ ਹੁੰਦੀ। ਫਿਰ ਵੀ, ਤੁਹਾਡੇ ਵਿਦਿਆਰਥੀ ਪਾਪ ਦੇ ਬਾਰੇ ਸਿੱਖ ਕੇ ਉਸਨੂੰ ਆਪਣੇ ਜੀਵਨ ਵਿੱਚੋਂ ਬਾਹਰ ਨਹੀਂ ਕੱਢ ਸਕਦੇ। ਉਹਨਾਂ ਨੂੰ ਅਸਲੀਅਤ ਵਿੱਚ ਮੈਦਾਨ ਵਿੱਚ ਆਉਣਾ ਚਾਹੀਦਾ ਹੈ ਅਤੇ ਅਸਲੀ ਪਾਪ ਨਾਲ ਲੜਨਾ ਚਾਹੀਦਾ ਹੈ, ਜਿਸਦਾ ਸਾਹਮਣਾ ਉਹ ਹਫ਼ਤੇ ਦੌਰਾਨ ਕਰਦੇ ਹਨ। ਇਮਾਨਦਾਰੀ ਨਾਲ ਕਹੀਏ ਤਾਂ ਜਦੋਂ ਤੱਕ ਕੋਈ ਇਸ ਉੱਤੇ ਨਜ਼ਰ ਨਹੀਂ ਰੱਖਦਾ, ਅਜਿਹਾ ਕਰਨਾ ਲਗਭਗ ਅਸੰਭਵ ਹੈ। ਕਿਰਪਾ ਕਰਕੇ ਉਹਨਾਂ ਦੀਆਂ ਗੱਲਾਂ ਤੇ ਭਰੋਸਾ ਨਾ ਕਰੋ ਅਤੇ ਇਸ ਗੱਲ ਨੂੰ ਨਾ ਮੰਨੋ ਜਦੋਂ ਵਿਦਿਆਰਥੀ ਕਹਿੰਦੇ ਹਨ ਕਿ ਉਹਨਾਂ ਨੇ ਆਪਣੀਆਂ ਅਸਾਈਨਮੈਂਟ ਪੂਰੀਆਂ ਕਰ ਲਈਆਂ ਹਨ। ਜੇਕਰ ਤੁਸੀਂ ਇਸ ਪ੍ਰੋਗਰਾਮ ਵਿੱਚ ਢਿੱਲ ਦਿੰਦੇ ਹੋ, ਤਾਂ ਇਹ ਅਹਿਜਾ ਹੋਵੇਗਾ ਕਿ ਤੁਸੀਂ ਆਪਣੇ ਵਿਦਿਆਰਥੀਆਂ ਨੂੰ ਝੂਠ ਬੋਲਣਾ ਸਿਖਾ ਰਹੇ ਹੋ। ਫਿਰ ਵੀ, ਮੇਰੇ ਨਾਲ ਇਹ ਕਲਪਨਾ ਕਰੋ ਕਿ ਤੁਸੀਂ ਅਸਲ ਵਿੱਚ ਆਪਣੇ ਵਿਦਿਆਰਥੀਆਂ ਨੂੰ ਸਿਖਲਾਈ ਦੇ ਸਕਦੇ ਹੋ, ਅਤੇ ਇਸ ਗੱਲ ਨੂੰ ਟ੍ਰੈਕ ਕਰ ਸਕਦੇ ਹੋ ਕਿ ਉਹ ਆਪਣਾ ਹੋਮ ਵਰਕ ਕਰ ਰਹੇ ਹਨ, ਤਾਂ ਤੁਸੀਂ ਉਹਨਾਂ ਦੇ ਜੀਵਨ ਵਿੱਚ ਅਸਲੀ ਬਦਲਾਵ ਦੇਖੋਗੇ। ਸਿਰਫ ਇੱਕ ਸਾਲ ਵਿੱਚ, ਤੁਸੀਂ ਉਹਨਾਂ ਦੇ ਜੀਵਨ ਨੂੰ ਚੰਗੀ ਤਰ੍ਹਾਂ ਬਦਲ ਸਕਦੇ ਹੋ! ਤੁਹਾਡੇ ਵਿਦਿਆਰਥੀ “ਆਤਮਾ ਦੇ ਫਲ ਦੁਆਰਾ ਚੈਮਪੀਅਨ ਬਣਨਾ” ਨੂੰ ਸਿਰਫ ਯਾਦ ਨਹੀਂ ਕਰਨਗੇ, ਸਗੋਂ ਅਸਲ ਵਿੱਚ ਇਸਨੂੰ ਜਿਆਉਣਾ ਸਿੱਖ ਜਾਣਗੇ!

ਕੋਚਾਂ ਦੀਆਂ ਜ਼ਿੰਮੇਦਾਰੀਆਂ:

- 3-5 ਬੱਚਿਆਂ ਨੂੰ ਕੋਚਿੰਗ ਦਿਓ।

- ਹਰ ਹਫਤੇ ਕਲਾਸ ਸ਼ੁਰੂ ਹੋਣ ਤੋਂ 5 ਮਿੰਟ ਪਹਿਲਾਂ ਅਤੇ ਕਲਾਸ ਖਤਮ ਹੋਣ ਤੋਂ ਪੰਜ ਮਿੰਟ ਬਾਅਦ ਵਿਦਿਆਰਥੀਆਂ ਨੂੰ ਮਿਲੇ ਅਸਾਇਨਮੈਂਟਾਂ ਬਾਰੇ ਗੱਲ ਬਾਤ ਕਰਨ ਲਈ ਅਤੇ ਬੱਚਿਆਂ ਨੂੰ ਹੌਸਲਾ ਦੇਣ ਲਈ ਤਾਂ ਜੋ ਉਹਨਾਂ ਨੂੰ ਚੈਮਪੀਅਨ ਬਣਾਇਆ ਜਾ ਸਕੇ।
- ਬੱਚਿਆਂ ਨੂੰ ਉਹਨਾਂ ਦੀਆਂ ਅਸਾਇਨਮੈਂਟ ਯਾਦ ਕਰਾਉਣ ਲਈ ਫੋਨ ਜਾਂ ਮੈਸੇਜ ਕਰੋ। (ਸੁਝਾਅ= ਮੰਗਲਵਾਰ ਨੂੰ)
- ਪੂਰੀ ਕੀਤੀ ਅਸਾਇਨਮੈਂਟ ਬਾਰੇ ਪਤਾ ਕਰਨ ਲਈ ਹਫਤੇ ਵਿੱਚ ਦੂਜੀ ਵਾਰ ਬੱਚਿਆਂ ਨੂੰ ਫੋਨ ਜਾਂ ਮੈਸੇਜ ਕਰੋ। (ਸੁਝਾਅ= ਸ਼ੁੱਕਰਵਾਰ)
- ਛੋਟੇ ਗਰੁੱਪ ਦੇ ਬੱਚਿਆਂ ਦੁਆਰਾ ਪੂਰੀਆਂ ਕੀਤੀਆਂ ਅਸਾਇਨਮੈਂਟਾਂ ਦਾ ਹਿਸਾਬ ਕਿਤਾਬ ਰੱਖੋ ਅਤੇ ਹਰ ਹਫਤੇ ਹੈੱਡ ਕੋਚ ਨੂੰ ਰਿਪੋਰਟ ਦਿਓ।

ਇਨਾਮ:

ਕੋਚ ਹੋਣ ਦਾ ਮੁੱਖ ਭਾਗ ਇਹ ਹੈ ਕਿ ਤੁਸੀਂ ਆਪਣੇ ਵਿਦਿਆਰਥੀਆਂ ਨੂੰ ਵਿਜੇਤਾ ਦੀ ਤਰ੍ਹਾਂ ਮਹਿਸੂਸ ਕਰਨਾ ਸਿਖਾਉਂਦੇ ਹੋ। ਇਸਦਾ ਮਤਲਬ ਹੈ ਕਿ ਤੁਹਾਨੂੰ ਇਹ ਸਮਝਾਉਣ ਦੀ ਲੋੜ ਹੁੰਦੀ ਹੈ ਕਿ ਤੁਸੀਂ ਕਿਸ ਤਰੀਕੇ ਦਾ ਰਵੱਈਆ ਦੇਖਣਾ ਚਾਹੁੰਦੇ ਹੋ, ਅਤੇ ਉਸ ਰਵੱਈਏ ਨੂੰ ਇਨਾਮ ਦੇਣਾ ਜ਼ਰੂਰੀ ਹੁੰਦਾ ਹੈ।

ਛੋਟੇ ਹਫਤਾਵਾਰ ਦੇ ਇਨਾਮ:

- ਜੱਫੀ ਪਾਉਣੀ (ਹਰ ਕਰਨਾ)
- ਹੱਥ ਨਾਲ ਤਾੜੀ ਵਜਾਉਣਾ (ਹਾਈ ਫਾਈਵ)
- ਕਮੀਜ਼ ਤੇ ਸਟੀਕਰ ਲਾਉਣਾ
- ਹੱਥ ਤੇ ਥੱਪਾ ਲਾਉਣਾ
- ਛੋਟੀ ਕੈਂਡੀ ਦੇਣਾ

ਮਹੀਨੇ ਦੇ ਅਖੀਰ ਵਿੱਚ ਕੁਝ ਵੱਡੇ ਇਨਾਮ:

ਬੱਚਿਆਂ ਨੂੰ ਸੋਨੇ, ਚਾਂਦੀ ਅਤੇ ਪਿੱਤਲ ਦੇ ਮੈਡਲ ਦੇਣ ਦੇ ਨਾਲ ਇਨਾਮ ਸਮਾਰੋਹ ਦਾ ਆਯੋਜਨ ਕਰੋ। (ਅਸਾਈਨਮੈਂਟ ਦੇ 3 ਹਫਤੇ ਦੇ ਲਈ ਪਿੱਤਲ, 4 ਹਫਤਿਆਂ ਦੇ ਲਈ ਚਾਂਦੀ, ਅਤੇ 5 ਹਫਤਿਆਂ ਦੇ ਲਈ ਸੋਨੇ ਦੇ ਮੈਡਲ)। ਵਿਕਲਪਿਕ ਰੂਪ ਤੋਂ, ਤੁਸੀਂ 2 ਪੰਚ ਲਈ ਪਿੱਤਲ, 3 ਪੰਚ ਲਈ ਚਾਂਦੀ ਅਤੇ ਹਰ ਹਫਤੇ 4 ਪੰਚ ਦੇ ਲਈ ਸੋਨੇ ਦੇ ਮੈਡਲ ਦੇ ਸਕਦੇ ਹੋ।

ਆਪਣੇ ਘਰ ਵਿੱਚ ਇੱਕ ਪਾਰਟੀ ਕਰੋ

ਸਰਟੀਫਿਕੇਟ ਦਿਓ

ਵੱਡੇ ਚਰਚ ਵਿੱਚ ਵੱਡੇ ਲੋਕਾਂ ਦੇ ਸਾਹਮਣੇ ਕੁਝ ਦਿਓ

ਟਰੱਫੀ ਦਿਓ

ਸਾਡੀ ਭਗਵਾਨ ਨੂੰ ਬੇਨਤੀ ਹੈ ਕਿ ਉਹ ਤੁਹਾਨੂੰ ਪ੍ਰੇਰਿਤ ਕਰਨ, ਜਦੋਂ ਕਿ ਤੁਸੀਂ “ਆਤਮਾ ਦੇ ਫਲ ਦੁਆਰਾ ਚੈਮਪੀਅਨ ਬਣਨਾ” ਨੂੰ ਆਪਣੇ ਵਿਦਿਆਰਥੀਆਂ ਨੂੰ ਸਿਖਲਾਈ ਦੇਣ ਦੀ ਇਸ ਚੁਨੌਤੀ ਨੂੰ ਸਵੀਕਾਰ ਕਰਦੇ ਹੋ!



ਮੈਚ 10


ਸ਼ਾਂਤੀ ਜਾਂ ਚਿੰਤਾ

ਐਲਾਈਜ਼ਾ ਕਾਵਾਂ ਦੁਆਰਾ ਖਾਦਾ ਗਿਆ

(੧ ਰਾਜੇ 17:1-6)

ਦਿਮਾਗੀ ਤੁਕ: ਮੱਤੀ 6:33

"ਪਰ ਤੁਸੀਂ ਪਹਿਲਾਂ ਉਹ ਦੇ ਰਾਜ ਅਤੇ ਉਹ ਦੇ ਧਰਮ ਨੂੰ ਭਾਲੋ ਤਾਂ ਤੁਹਾਨੂੰ ਏਹ ਸਾਰੀਆਂ ਵਸਤਾਂ ਵੀ ਦਿੱਤੀਆਂ ਜਾਣਗੀਆਂ "



ਮੈਦਾਨ ਵਿੱਚ

ਜੇ ਤੁਹਾਡੇ ਕੋਲ ਹੈ ਉਸਨੂੰ ਕਿਸੇ ਹੋਰ ਕਿਸੇ ਨਾਲ ਸਾਂਝਾ ਕਰੋ, ਚਾਹੇ ਤੁਹਾਨੂੰ ਉਸ ਚੀਜ਼ ਤੋਂ ਬਿਨਾ ਕਿਉਂ ਨਾ ਜਿਆਉਣਾ ਪਵੇ। ਕੋਈ ਵੀ ਭੋਜਨ, ਕੱਪੜੇ, ਬੱਸ ਦਾ ਕਿਰਾਇਆ ਜਾਂ ਕੋਈ ਹੋਰ ਚੀਜ਼ ਜਿਸ ਨਾਲ ਤੁਹਾਡਾ ਪੈਸਾ ਲੱਗ ਸਕਦਾ ਹੈ। ਪਰਮਾਤਮਾ ਨੂੰ ਕਹੋ ਕਿ ਤੁਹਾਡੀਆਂ ਲੋੜਾਂ ਪੂਰੀਆਂ ਕਰੇ।



ਮੈਚ 11

ਸ਼ਾਂਤੀ ਜਾਂ ਡਰ

ਪੀਟਰ ਪਾਣੀ ਤੇ ਤੁਰਦਾ ਹੈ

(ਸੇਬਿਊ 14:22-33)

ਦਿਮਾਗੀ ਤੁਕ: ਮੱਤੀ 17:20-21

" ਉਸ ਨੇ ਕਿਹਾ, ਆਪਣੀ ਘੱਟ ਨਿਹਚਾ ਦੇ ਕਾਰਨ ਕਿਉਂ ਜੋ ਮੈਂ ਤੁਹਾਨੂੰ ਸਤ ਆਖਦਾ ਹਾਂ ਕਿ ਜੇ ਤੁਹਾਡੇ ਵਿੱਚ ਇੱਕ ਰਾਈ ਦੇ ਦਾਣੇ ਸਮਾਨ ਨਿਹਚਾ ਹੋ ਤਾਂ ਤੁਸੀਂ ਇਸ ਪਹਾੜ ਨੂੰ ਕਹੋਗੇ ਜੋ ਐਧਰੋਂ ਹਟ ਕੇ ਉਸ ਥਾਂ ਚੱਲਿਆ ਜਾਹ ਅਤੇ ਉਹ ਚੱਲਿਆ ਜਾਵੇਗਾ ਅਤੇ ਤੁਹਾਨੂੰ ਕੋਈ ਕੰਮ ਅਣਹੋਣਾ ਨਾ ਹੋਵੇਗਾ।"





ਮੈਦਾਨ ਵਿੱਚ

ਅਜਿਹੀ ਚੀਜ਼ ਚੁਣੋ ਜਿਸਨੂੰ ਕਰਨਾ ਤੁਹਾਨੂੰ ਅਸੰਭਵ ਲੱਗੇ, ਅਤੇ ਆਪਣੇ ਡਰ ਨੂੰ ਇੱਕ ਪਾਸੇ ਰੱਖ ਦਿਓ। ਈਸਾ ਮਸੀਹ ਨੂੰ ਕਹੋ ਕਿ ਉਹ ਇਸ ਵਿੱਚ ਤੁਹਾਡੀ ਮਦਦ ਕਰਨ। ਫਿਰ ਇਸਦੇ ਵਿੱਚ ਕਦਮ ਰੱਖ ਦਿਓ। (ਸ਼ੁਰੂ ਕਰਨਾ ਹੀ ਤੁਹਾਡੇ ਲਈ ਸਫਲਤਾ ਹੋਵੇਗੀ, ਭਾਵੇਂ ਤੁਸੀਂ ਪੀਟਰ ਵਾਂਗ ਡੁੱਬ ਹੀ ਕਿਉਂ ਨਾ ਜਾਓ। ਤੁਹਾਡਾ ਕੰਮ ਇਹ ਹੋਵੇਗਾ ਕਿ ਤੁਸੀਂ ਕੁਝ ਚੁਣੋ ਜੋ ਕਰਨ ਵਿੱਚ ਅਸੰਭਵ ਹੋਵੇ।)



ਮੈਚ 12

ਸ਼ਾਂਤੀ ਜਾਂ ਝਗੜਾ

ਦੂਜੀ ਗੱਲ ਅੱਗੇ ਕਰੋ

(ਸੇਬਿਊ 5:38-42)

ਦਿਮਾਗੀ ਤੁਕ: ਰੋਮੀਆਂ ਨੂੰ 12:18

"ਜੇ ਹੋ ਸਕੇ ਤਾਂ ਆਪਣੀ ਵਾਹ ਲੱਗਦਿਆ ਸਾਰੇ ਮਨੁੱਖਾਂ ਦੇ ਨਾਲ ਮੇਲ ਰੱਖੋ"



ਮੈਦਾਨ ਵਿੱਚ

ਇਸ ਹਫਤੇ ਆਪਣੇ ਆਪ ਨੂੰ ਇੱਕ ਵਾਰ ਗਲਤ ਸਾਬਿਤ ਹੋਣ ਦਿਓ। (ਤੁਹਾਨੂੰ ਗਲਤ ਕਰਨ ਦਾ ਸਿਲਸਿਲਾ ਆਪਣੇ ਆਪ ਹੀ ਹੋ ਜਾਵੇਗਾ।) ਤੁਹਾਨੂੰ ਕੁਝ ਵੀ ਕਰਨ ਦੀ ਜ਼ਰੂਰਤ ਨਹੀਂ ਪਵੇਗੀ।



ਮੈਚ 13

ਸ਼ਾਂਤੀ ਜਾਂ ਆਪਣੇ ਆਪ ਤੇ ਵਿਸ਼ਵਾਸ

ਈਸਾ ਮਸੀਹ 5000 ਲੋਕਾਂ ਨੂੰ ਖਾਨਾ ਦਿੰਦਾ ਹੈ

(ਲਿਊਕ 9:10-17)

ਦਿਮਾਗੀ ਤੁਕ: ੨ ਕੁਰਿੰਥੀਆਂ ਨੂੰ 12:9



"ਅਤੇ ਉਸ ਨੇ ਮੈਨੂੰ ਆਖਿਆ ਭਈ ਮੇਰੀ ਕਿਰਪਾ ਹੀ ਤੇਰੇ ਲਈ ਬਥੇਰੀ ਹੈ ਕਿਉਂ ਜੋ ਮੇਰੀ ਸਮਰੱਥਾ ਨਿਰਬਲਤਾਈ ਵਿੱਚ ਪੂਰੀ ਹੁੰਦੀ ਹੈ। ਇਸ ਲਈ ਮੈਂ ਆਪਣੀਆਂ ਨਿਰਬਲਤਾਈਆਂ ਉੱਤੇ ਅੱਤ ਅਨੰਦ ਨਾਲ ਅਭਮਾਨ ਕਰਾਂਗਾ ਤਾਂ ਜੋ ਮਸੀਹ ਦੀ ਸਮਰੱਥਾ ਮੇਰੇ ਉੱਤੇ ਸਾਯਾ ਕਰੇ"



ਮੈਦਾਨ ਵਿੱਚ

ਪਰਮਾਤਮਾ ਨੂੰ ਕਹੋ ਕਿ ਉਹ ਤੁਹਾਨੂੰ ਅਜਿਹੇ ਖੇਤਰ ਵਿੱਚ ਮੌਕਾ ਦੇਵੇ ਜਿਸ ਵਿੱਚ ਤੁਸੀਂ ਕਮਜ਼ੋਰ ਹੋ ਅਤੇ ਪਰਮਾਤਮਾ ਨੂੰ ਉਸੇ ਖੇਤਰ ਵਿੱਚ ਧਿਆਉਣਾ ਚਾਹੁੰਦੇ ਹੋ। ਉਸ ਖੇਤਰ ਵਿੱਚ ਧਿਆਉਣ ਲਈ ਆਪਣੀ ਚਰਚ ਵਿੱਚ ਜਾਇਆ ਕਰੋ। ਜੇਕਰ ਤੁਸੀਂ ਚੁੱਪ ਰਹਿੰਦੇ ਹੋ, ਤਾਂ ਇਸ ਹਫਤੇ ਵੱਧ ਤੋਂ ਵੱਧ ਬੋਲੋ। ਜੇਕਰ ਤੁਸੀਂ ਬਹੁਤ ਬੋਲਦੇ ਹੋ, ਤਾਂ ਇਸ ਹਫਤੇ ਜਿਆਦਾ ਚੁੱਪ ਰਹੋ।

ਵਿਦਿਆਰਥੀ _____

1. _____

ਮੈਚ

10 11 12 13

				ਮੁੱਕਾ
				ਪਾਰ ਕਰਨਾ
				ਹੁੱਕ
				ਉੱਪਰ ਵਾਲਾ ਕੱਟ

2. _____

ਮੈਚ

10 11 12 13

				ਮੁੱਕਾ
				ਪਾਰ ਕਰਨਾ
				ਹੁੱਕ
				ਉੱਪਰ ਵਾਲਾ ਕੱਟ

3. _____

ਮੈਚ

10 11 12 13

				ਮੁੱਕਾ
				ਪਾਰ ਕਰਨਾ
				ਹੁੱਕ
				ਉੱਪਰ ਵਾਲਾ ਕੱਟ

4. _____

ਮੈਚ

10 11 12 13

				ਮੁੱਕਾ
				ਪਾਰ ਕਰਨਾ
				ਹੁੱਕ
				ਉੱਪਰ ਵਾਲਾ ਕੱਟ

5. _____

ਮੈਚ

10 11 12 13

				ਮੁੱਕਾ
				ਪਾਰ ਕਰਨਾ
				ਹੁੱਕ
				ਉੱਪਰ ਵਾਲਾ ਕੱਟ

6. _____

ਮੈਚ

10 11 12 13

				ਮੁੱਕਾ
				ਪਾਰ ਕਰਨਾ
				ਹੁੱਕ
				ਉੱਪਰ ਵਾਲਾ ਕੱਟ